

## ਸ਼੍ਰੋਣੀ ਛੇਵੀਂ ਵਿਗਿਆਨ

### ਸਿਲੇਬਸ

1. ਭੋਜਨ: ਇਹ ਕਿਥੋਂ ਆਉਂਦਾ ਹੈ? (Food: Where does it come from?) :-

ਭੋਜਨ ਵਿੱਚ ਬਿੰਨਤਾ, ਭੋਜਨ ਸਮਗਰੀ ਅਤੇ ਉਨ੍ਹਾਂ ਦੇ ਸਰੋਤ, ਭੋਜਨ ਦੇ ਰੂਪ ਵਿੱਚ ਪੌਦੇ ਦੇ ਭਾਗ ਅਤੇ ਜੰਡੂ ਉਤਪਾਦ, ਜੰਡੂ ਕੀ ਖਾਂਦੇ ਹਨ।

2. ਭੋਜਨ ਦੇ ਤੱਤ (Components of Food) :-

ਵੱਖ ਵੱਖ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚ ਕੀ ਹੁੰਦਾ ਹੈ?, ਵੱਖ ਵੱਖ ਪੋਸ਼ਕ ਤੱਤ ਸਾਡੇ ਸ਼ਰੀਰ ਲਈ ਕੀ ਕਰਦੇ ਹਨ?, ਸੰਤੁਲਿਤ ਆਹਾਰ, ਤਰੁੱਟੀ ਰੋਗ।

3. ਰੇਸ਼ਿਆਂ ਤੋਂ ਕੱਪੜੇ ਤੱਕ (Fibre to Fabric) :-

ਕੱਪੜਿਆਂ ਵਿੱਚ ਵਿਭਿੰਨਤਾ, ਰੇਸ਼ਾ, ਕੁਝ ਪੌਦੇ ਰੇਸ਼ਾ, ਸੂਤੀ ਧਾਰੇ ਦੀ ਕਿਤਾਬੀ, ਧਾਰੇ ਤੋਂ ਕੱਪੜੇ, ਕੱਪੜੇ ਸਮਗਰੀ ਦਾ ਇਤਿਹਾਸ।

4. ਵਸਤੂਆਂ ਦੇ ਸਮੂਹ ਬਣਾਉਣਾ (Sorting Materials into Groups) :-

ਸਾਡੇ ਆਲੇ ਦੁਆਲੇ ਦੀਆਂ ਵਸਤੂਆਂ, ਪਦਾਰਥਾਂ ਦੇ ਗੁਣ।

5. ਪਦਾਰਥਾਂ ਦਾ ਨਿਖੇੜਨ (Separation of Substance) :-

ਨਿਖੇੜਨ ਦੀਆਂ ਵਿਧੀਆਂ, ਨਿਖੇੜਨ ਦੀਆਂ ਵਿਧੀਆਂ ਵਿਆਖਿਆ ਜਿਵੇਂ Threshing (ਬਰੈਸਿੰਗ), ਨਿਸਾਵਨ (Winnowing), ਸਮੰਦਰੀ ਪਾਣੀ ਤੋਂ ਲੂਣ ਦੀ ਪ੍ਰਾਪਤੀ।

6. ਸਾਡੇ ਆਲੇ ਦੁਆਲੇ ਦੀਆਂ ਤਬਦੀਲੀਆਂ (Changes around us) :-

ਕੀ ਸਾਰੇ ਪਰਿਵਰਤਨ ਸਦਾ ਉਲਟ ਕੀਤੇ ਜਾ ਸਕਦੇ ਹਨ?, ਕੀ ਪਰੀਵਰਤਨ ਦੇ ਹੋਰ ਤਰੀਕੇ ਹੋ ਸਕਦੇ ਹਨ?

7. ਪੌਦਿਆਂ ਨੂੰ ਜਾਣੋ (Getting to Know Plants) :-

ਬੂਟੀ, ਝਾੜੀਆਂ ਅਤੇ ਰੁੱਖ, ਝਾੜੀਆਂ ਅਤੇ ਦਰਖਤਾਂ, ਤਣੇ, ਪੱਤੇ, ਫੁੱਲ, ਫੁੱਲ ਦੇ ਭਾਗਾਂ ਦਾ ਵਰਨਣ।

8. ਸਰੀਰ ਵਿੱਚ ਗਤੀ (Body Movements) :-

ਮਨੁੱਖੀ ਸ਼ਰੀਰ ਅਤੇ ਇਸ ਦੀ ਹਰਕਤ, ਮਨੁੱਖੀ ਖੋਪੜੀ, ਮਨੁੱਖੀ ਪਿੰਜਰ, ਜੰਡੂਆਂ ਦੀ ਚਾਲ।

9. ਸਜੀਵ ਅਤੇ ਉਨ੍ਹਾਂ ਦਾ ਚੋਗਿਰਦਾ (The living organisms and their Surroundings):-

ਸਜੀਵ ਅਤੇ ਉਨ੍ਹਾਂ ਦਾ ਚੋਗਿਰਦਾ, ਸੰਜੀਵਾਂ ਲਈ ਖੋਜ, ਆਵਾਸ ਅਤੇ ਅਨੁਕੂਲਣ, ਸਜੀਵਾਂ ਦੇ ਲੱਛਣ ਵੱਖ-ਵੱਖ ਕਿਸਮਾਂ ਦੀਆਂ ਮੱਛਲੀਆਂ, ਵੱਖ-ਵੱਖ ਆਵਾਸਾਂ ਦੀ ਯਾਤਰਾ, ਸਜੀਵਾਂ ਵਿੱਚ ਮਲ ਨਿਕਾਸ (ਉਤਸਰਜਲ), ਮਾਰੂਥਲ ਵਿੱਚ ਉੱਗਣ ਵਾਲੇ ਪੌਦੇ, ਕੁਝ ਜਲੀਏ ਆਵਾਸ, ਸਾਡੇ ਆਸ-ਪਾਸ ਦੇ ਕੁਝ ਜੀਵ, ਕੀ ਸਾਰੇ ਸਜੀਵ ਪ੍ਰਜਨਣ ਕਰਦੇ ਹਨ?, ਕੀ ਸਾਰੇ ਜੀਵ ਗਤੀ ਕਰਦੇ ਹਨ?

10. ਗਤੀ ਅਤੇ ਦੂਰੀਆਂ ਦਾ ਮਾਪਣ (Motion and Measurement of Distances) :-

ਆਵਾਜਾਈ ਦੀ ਕਹਾਣੀ, ਤੁਸੀਂ ਕਿੰਨੀ ਦੂਰੀ ਤਹਿ ਕੀਤੀ, ਕੁਝ ਮਾਪਣ, ਮਾਪਣ ਦੀਆਂ ਮਾਣਕ, ਲੰਬਾਈ ਲਈ ਠੀਕ ਮਾਪ, ਕਿਸੀ ਵਰਕ-ਰੇਖਾ ਦੀ ਲੰਬਾਈ ਮਾਪਣਾ, ਸਾਡੇ ਚਾਰੇ ਪਾਸੇ ਗਤੀਸ਼ੀਲ ਵਸਤੂਆਂ, ਗਤੀ ਦੀਆਂ ਕਿਸਮਾਂ।

## 11. ਪ੍ਰਕਾਸ਼-ਪਰਿਛਾਵਾਂ ਅਤੇ ਪਰਿਵਰਤਨ (Light, Shadows and Reflections) :-

ਪਾਰਦਰਸ਼ੀ, ਅਪਾਰਦਰਸ਼ੀ ਅਤੇ ਅਲਪ ਪਾਰਦਰਸ਼ੀ ਵਸਤੂਆਂ, ਪਰਿਛਾਵਾਂ ਅਸਲ ਵਿੱਚ ਕੀ ਹੰਦਾ ਹੈ?, ਸੂਬੀ ਛੇ ਕੈਮਰਾ, ਦਰਪਣ ਅਤੇ ਪਰਿਵਰਤਨ।

## 12. ਬਿਜਲੀ ਅਤੇ ਸਰਕਟ (Electricity and Circuits) :-

ਬਿਜਲੀ ਸੈਲ, ਬਿਜਲੀ ਸੈਲ ਨਾਲ ਜੁੜਿਆ ਹੋਇਆ ਬਲਬ, ਬਿਜਲੀ ਸਰਕਟ, ਬਿਜਲੀ-ਸਵਿੱਚ, ਬਿਜਲੀ-ਚਾਲਕ ਅਤੇ ਬਿਜਲੀ-ਰੋਧਕ।

## 13. ਚੁਬੰਕਾਂ ਰਾਹੀਂ ਮਨੋਰੰਜਨ (Fun with Magnets) :-

ਚੁਬੰਕ ਕਿਸ ਤਰ੍ਹਾਂ ਖੋਜਾਂ ਗਿਆ, ਚੁਬੰਕੀ ਅਤੇ ਅਚੁਬੰਕੀ ਪਦਾਰਥ, ਚੁਬੰਕ ਦੇ ਧਰ੍ਹਵ, ਦਿਸ਼ਾ ਗਿਆਤ ਕਰਨੀ, ਆਪਣਾ ਚੁਬੰਕ ਖੁਦ ਬਣਾਉ, ਚੁਬੰਕਾਂ ਵਿੱਚ ਆਕਰਸ਼ਨ ਅਤੇ ਅਪਕਰਸ਼ਨ।

## 14. ਪਾਣੀ (Water) :-

ਸਾਨੂੰ ਕਿੰਨਾ ਪਾਣੀ ਵਰਤਣਾ ਚਾਹੀਦਾ ਹੈ, ਅਸੀਂ ਪਾਣੀ ਕਿਥੋਂ ਪ੍ਰਾਪਤ ਕਰਦੇ ਹਾਂ, ਜਲ ਚੱਕਰ, ਮੁੜ ਮਹਾਂਸਾਗਰਾਂ ਵੱਲ, ਜੇਕਰ ਜ਼ਿਆਦਾ ਵਰਖਾ ਹੋਵੇਗੀ ਤਾਂ ਕੀ ਹੋਵੇਗਾ, ਜੇਕਰ ਕਾਫੀ ਸਮੇਂ ਤੱਕ ਵਰਖਾ ਨਾ ਹੋਵੇ ਤਾਂ ਕੀ ਹੋਵੇਗਾ?, ਅਸੀਂ ਪਾਣੀ ਨੂੰ ਕਿਸ ਤਰ੍ਹਾਂ ਸੁਰੱਖਿਅਤ ਰੱਖ ਸਕਦੇ ਹਾਂ।

## 15. ਸਾਡੇ ਚਾਰੇ ਪਾਸੇ ਹਵਾ (Air Around us) :-

ਕੀ ਹਵਾ ਸਾਡੇ ਆਲੇ ਦੁਆਲੇ ਮਜ਼ੌਦਾ ਹੈ, ਹਵਾ ਕਿਸ ਤੋਂ ਬਣੀ ਹੈ, ਪਾਣੀ ਅਤੇ ਮਿੱਟੀ ਵਿੱਚ ਰਹਿਣ ਵਾਲੇ ਜੀਵਾਂ ਅਤੇ ਪੌਦਿਆਂ ਨੂੰ ਆਕਸੀਜਨ ਕਿਸ ਤਰ੍ਹਾਂ ਮਿਲਦੀ ਹੈ?, ਵਾਯੂ ਮੰਡਲ ਵਿੱਚ ਆਕਸੀਜਨ ਕਿਸ ਤਰ੍ਹਾਂ ਪੁਨਰ ਸਥਾਪਿਤ ਹੁੰਦੀ ਹੈ।

## 16. ਕੂੜੇ-ਕਰਕਟ ਦੀ ਸੰਭਾਲ ਅਤੇ ਨਿਪਟਾਰੇ ਦਾ ਪ੍ਰਬੰਧ (Garbage in and Garbage out):-

ਕੂੜੇ-ਕਰਕਟ ਦਾ ਨਿਪਟਾਨ, ਵਰਗੀਕੰਮਪੋਸਟਿੰਗ, ਕਾਗਜ਼ ਦਾ ਪੁਨਰ ਚੱਕਰਨ, ਪਲਾਸਟਿਕ-ਵਰਦਾਨ ਜਾਂ ਅਭੀਸ਼ਾਪ।

**ਸਾਇੰਸ ਪ੍ਰਯੋਗੀ ਪਾਠ ਕ੍ਰਮ**  
**SA – 1**      (ਵਿਗਿਆਨ ਵਿਸ਼ੇ ਦੀਆਂ ਕਿਰਿਆਵਾਂ ਦੀ ਸੂਚੀ)

ਕਿਰਿਆ 1: ਪੌਦਿਆਂ ਦੇ ਭਾਗ ਜੋ ਭੋਜਨ ਤੌਰ ਤੇ ਵਰਤੇ ਜਾਂਦੇ ਹਨ।

ਲੋੜੀਂਦਾ ਸਮਾਨ: ਜੜ੍ਹਾਂ ਸਮੇਤ ਪੌਦਾ, ਕੁਝ ਫਲ ਅਤੇ ਬੀਜ।

ਕਿਰਿਆ 2: ਨਿਸ਼ਾਸ਼ਤੇ, ਪ੍ਰੋਟੀਨ ਅਤੇ ਚਰਬੀ ਦੀ ਪਰਖ ਕਰਨਾ।

ਲੋੜੀਂਦਾ ਸਮਾਨ: ਆਇਓਡੀਨ ਦਾ ਘੋਲ, ਆਲੂ ਦਾ ਟੁੱਕੜਾ, ਡਰਾਪਰ, ਕਾਪਰ ਸਲਫਟ, ਕਾਸਟਿਕ ਸੋਡਾ, ਦੋ ਪਰਖਨਲੀਆਂ, ਦੁੱਧ, ਚਾਵਲ, ਕਾਗਜ਼ ਦਾ ਟੁੱਕੜਾ, ਤੇਲ ਜਾਂ ਘਿਓ, ਅਲਕੋਹਲ।

ਕਿਰਿਆ 3: ਕੱਪੜੇ ਦੀ ਬੁਣਾਈ ਬਾਰੇ ਜਾਣਨਾ।

ਲੋੜੀਂਦਾ ਸਮਾਨ: ਵੱਖ-ਵੱਖ ਰੰਗਾਂ ਦੀਆਂ ਸ਼ੀਟਾਂ।

ਕਿਰਿਆ 4: ਬੂਟੇ, ਝਾੜੀ ਅਤੇ ਰੁੱਖ ਨੂੰ ਜਾਨਨਾ।

ਲੋੜੀਂਦਾ ਸਮਾਨ: ਵੱਖ ਵੱਖ ਪੌਦਿਆਂ ਦੇ ਤਣੇ ਅਤੇ ਟਾਹਣੀਆਂ।

**ਕਿਰਿਆ 5 :** ਪੌਦਿਆਂ ਵਿੱਚ ਸੰਵਹਿਨ ਕਿਰਿਆ ਦਾ ਅਧਿਐਨ।

**ਲੋੜੀਂਦਾ ਸਮਾਨ:** ਇੱਕ ਕੱਚ ਦਾ ਗਿਲਾਸ, ਪਾਣੀ, ਲਾਲ ਸਿਆਹੀ, ਬੂਟੀ ਅਤੇ ਬਲੇਡ ।

**ਕਿਰਿਆ 6 :** ਪੱਤੇ ਦੀ ਬਣਤਰ ਨੂੰ ਸਮਝਣਾ।

**ਲੋੜੀਂਦਾ ਸਮਾਨ:** ਪੱਤਾ, ਕਾਗਜ ਦਾ ਟੁੱਕੜਾ ਅਤੇ ਪੈਨਸਿਲ।

**ਕਿਰਿਆ 7 :** ਵਾਸ਼ਪ ਉਤਸਰਜਨ ਨੂੰ ਸਮਝਣਾ।

**ਲੋੜੀਂਦਾ ਸਮਾਨ:** ਪੌਦਾ, ਪੌਲੀਬੀਨ ਦੇ ਦੋ ਪਾਰਦਰਸ਼ੀ ਲਿਫਾਫੇ ਅਤੇ ਧਾਗਾ।

**ਕਿਰਿਆ 8 :** ਪੱਤੇ ਵਿੱਚ ਸਟਾਰਚ ਦੀ ਮੌਜੂਦਗੀ ਪਤਾ ਕਰਨਾ।

**ਲੋੜੀਂਦਾ ਸਮਾਨ:** ਪੱਤਾ, ਸਥਿਰਿਟ ਲੈਪ, ਬੀਕਰ, ਪਰਖਨਲੀ, ਬਰਨਰ, ਪਾਣੀ, ਪਲੇਟ ਅਤੇ ਆਇਉਡੀਨ।

**ਕਿਰਿਆ 9 :** ਬੀਜਾਂ ਦਾ ਪੁੰਗਰਣਾਂ ਅਤੇ ਪੌਦਿਆਂ ਦੀਆਂ ਜੜ੍ਹਾਂ ਦੀਆਂ ਕਿਸਮਾਂ ਨੂੰ ਸਮਝਣਾ।

**ਲੋੜੀਂਦਾ ਸਮਾਨ:** ਮੱਕੀ ਅਤੇ ਛੋਲਿਆਂ ਦੇ ਬੀਜ, ਰੂੰ, ਕਟੋਰੀ ਅਤੇ ਪਾਣੀ।

**ਕਿਰਿਆ 10 :** ਵਕਰ ਰੇਖਾ ਦੀ ਲੰਬਾਈ ਮਾਪਣਾ।

**ਲੋੜੀਂਦਾ ਸਮਾਨ:** ਚਾਕ-ਬੋਰਡ, ਧਾਗਾ, ਮੀਟਰ ਪੈਮਾਨਾ।

**ਕਿਰਿਆ 11 :** ਬਿਜਲੀ ਬਲਬ ਦੀ ਬਣਤਰ ਬਾਰੇ ਸਮਝਣਾ।

**ਲੋੜੀਂਦਾ ਸਮਾਨ:** ਟਾਰਚ ਦਾ ਬਲਬ ( ਧਾਤੂ ਦੀ ਟੋਪੀ ਅਤੇ ਡਿਸਕ ਵਾਲਾ ਬਲਬ)।

**ਕਿਰਿਆ 12 :** ਬਿਜਲੀ ਸੈਲ ਨਾਲ ਬੱਲਬ ਨੂੰ ਜੋੜਨਾ।

**ਲੋੜੀਂਦਾ ਸਮਾਨ:** ਬਿਜਲੀ ਸੈਲ, ਜੋੜਕ ਤਾਰਾਂ, ਬੱਲਬ।

**ਕਿਰਿਆ 13 :** ਟਾਰਚ ਤਿਆਰ ਕਰਨਾ।

**ਲੋੜੀਂਦਾ ਸਮਾਨ:** ਬਲਬ, ਜੋੜਕ ਤਾਰ, ਰਬੜ ਬੈਂਡ, ਟੇਪ।

**ਕਿਰਿਆ 14 :** ਬਿਜਲੀ ਸਵਿੱਚ ਬਣਾਉਣਾ।

**ਲੋੜੀਂਦਾ ਸਮਾਨ:** ਦੋ ਡਰਾਇੰਗ ਪਿੰਨਾਂ, ਇੱਕ ਬਕਸ਼ੂਆ, ਗੱਤੇ ਦਾ ਟੁੱਕੜਾ, ਲੱਕੜ ਦਾ ਬੋਰਡ, ਬਿਜਲੀ ਬਲਬ, ਬਿਜਲੀ ਸੈਲ, ਜੋੜਕ ਤਾਰਾਂ, ਰਬੜ ਬੈਂਡ ਜਾਂ ਟੇਪ।

**ਕਿਰਿਆ 15 :** ਚਾਲਕ ਅਤੇ ਰੋਧਕ ਦੀ ਜਾਂਚ ਕਰਨਾ।

**ਲੋੜੀਂਦਾ ਸਮਾਨ:** ਬਿਜਲੀ ਸੈਲ, ਬਲਬ, ਜੋੜਕ ਤਾਰਾਂ, ਵੱਖ-ਵੱਖ ਪ੍ਰਕਾਰ ਦੇ ਪਦਾਰਥ ਜਿਵੇਂ ਸਿੱਕੇ, ਕਾਰਕ, ਰਬੜ, ਕੱਚ, ਚਾਬੀਆਂ, ਪਿੰਨ, ਪਲਾਸਟਿਕ ਦਾ ਸਕੇਲ, ਲੱਕੜੀ ਦਾ ਗੁਟਕਾ, ਐਲੂਮੀਨਿਅਮ ਦੀ ਪੱਤੀ, ਮੋਮਬੱਤੀ, ਸਿਲਾਈ ਮਸ਼ੀਨ ਦੀ ਸੂਈ, ਕਾਗਜ ਅਤੇ ਪੈਨਸਿਲ ਦਾ ਸਿੱਕਾ।

**ਕਿਰਿਆ 16 :** ਚੁੰਬਕ ਦਾ ਪ੍ਰਭਾਵ ਕਾਰਣ ਹਵਾ ਵਿੱਚ ਲਟਕਿਆ ਪੇਪਰ ਕਲਿਪ।

**ਲੋੜੀਂਦਾ ਸਮਾਨ:** ਕਾਗਜ ਜਾਂ ਪਲਾਸਟਿਕ ਦਾ ਗਿਲਾਸ, ਧਾਗਾ, ਛੱਡ ਚੁੰਬਕ, ਸਟੈਂਡ, ਪੇਪਰ ਕਲਿਪ, ਕਾਗਜ।

**ਕਿਰਿਆ 17 :** ਰੇਤ ਜਾਂ ਮਿੱਟੀ ਵਿੱਚ ਚੁੰਬਕ ਨੂੰ ਰਗੜ ਕੇ ਲੋਹੇ ਦੇ ਬੁਰਾਦੇ ਦੀ ਮਾਤਰਾ ਦਾ ਪਤਾ ਲਗਾਉਣਾ ਅਤੇ ਚੰਬਕੀ ਧਰੁਵਾਂ ਦੀ ਜਾਣਕਾਰੀ।

ਲੋੜੀਂਦਾ ਸਮਾਨ: ਲੋਹੇ ਦਾ ਬੁਰਾਦਾ, ਛੜ ਚੁੰਬਕ, ਵੱਖ-ਵੱਖ ਸਥਾਨਾਂ ਦੀ ਮਿੱਟੀ।

ਕਿਰਿਆ 18 : ਸੁਤੰਤਰਤਾ ਪੂਰਵਕ ਲਟਕਦਾ ਚੁੰਬਕ ਹਮੇਸ਼ਾ ਇੱਕ ਹੀ ਦਿਸ਼ਾ ਵਿੱਚ ਠਹਿਰਦਾ ਹੈ।

ਲੋੜੀਂਦਾ ਸਮਾਨ: ਇੱਕ ਛੜ ਚੁੰਬਕ, ਧਾਗਾ, ਸਟੈਂਡ।

ਕਿਰਿਆ 19 : ਸੂਈ ਨੂੰ ਚੁੰਬਕ ਬਣਕੇ ਕੰਪਾਸ ਤਿਆਰ ਕਰਨਾ।

ਲੋੜੀਂਦਾ ਸਮਾਨ: ਲੋਹੇ ਦੀ ਸੂਈ, ਲੋਹੇ ਦਾ ਆਇਤਾਕਾਰ ਟੁਕੜਾ, ਬਲੇਡ, ਛੜ ਚੁੰਬਕ।

## SA – 2 (ਵਿਗਿਆਨ ਵਿਸ਼ੇ ਦੀਆਂ ਕਿਰਿਆਵਾਂ ਦੀ ਸੂਚੀ)

ਕਿਰਿਆ 1: ਘੁਲਣਸ਼ੀਲ (Soluble) ਅਤੇ ਅਘੁਲਣਸ਼ੀਲ (Unsoluble) ਪਦਾਰਥਾਂ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਬੀਕਰ, ਚਮਚ, ਪਾਣੀ, ਨਮਕ, ਰੇਤ, ਚੀਨੀ, ਚਾਕ ਪਾਊਡਰ, ਲੱਕੜ ਦਾ ਬੁਰਾਦਾ, ਸਿਰਕਾ, ਨਿੰਬੂ ਦਾ ਰਸ, ਸਰੋਂ ਦਾ ਤੇਲ, ਨਾਰੀਅਲ ਤੇਲ, ਮਿੱਟੀ ਦਾ ਤੇਲ।

ਕਿਰਿਆ 2: ਪਾਰਦਰਸ਼ੀ (Transparent), ਅਪਾਰਦਰਸ਼ੀ (Opaque) ਅਤੇ ਅਲਪ-ਪਾਰਦਰਸ਼ੀ (Translucent) ਵਸਤੂਆਂ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਕਾਗਜ਼ ਦੀ ਇੱਕ ਸੀਟ, ਬਲਬ, ਖਾਣ ਵਾਲਾ ਤੇਲ ਜਾਂ ਮੱਖਣ, ਕੱਚ ਦਾ ਬਰਤਨ ਅਤੇ ਟਾਰਚ।

ਕਿਰਿਆ 3: ਪਦਾਰਥਾਂ ਨੂੰ ਵਾਸ਼ਪਨ ਅਤੇ ਫਿਲਟਰਨ (Filtration) ਵਿਧੀ ਰਾਹੀਂ ਵੱਖ ਕਰਨਾ।

ਲੋੜੀਂਦਾ ਸਮਾਨ: ਫਿਲਟਰ ਪੇਪਰ, ਕੀਫ਼, ਬੀਕਰ, ਗੰਧਲਾ ਪਾਣੀ, ਵਾਚ ਗਲਾਸ, ਪਾਣੀ, ਬੀਕਰ, ਨਮਕ, ਰੇਤ, ਤਿਕੋਣ ਸਟੈਂਡ, ਜਾਲੀ।

ਕਿਰਿਆ 4: ਵਾਸ਼ਪਣ (Vapourisation) ਅਤੇ ਸੰਘਣ (Condensation)।

ਲੋੜੀਂਦਾ ਸਮਾਨ: ਸਪਿਰਟ ਲੈਂਪ, ਧਾਤ ਦੀ ਪਲੇਟ, ਕੇਤਲੀ, ਬਰਫ, ਪਾਣੀ, ਚਿਮਟਾ।

ਕਿਰਿਆ 5: ਅਸੰਤ੍ਰਿਪਤ ਅਤੇ ਸੰਤ੍ਰਿਪਤ ਘੋਲਾਂ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਗਲਾਸ, ਨਮਕ, ਪਾਣੀ।

ਕਿਰਿਆ 6: ਗੈਂਦ-ਗੁੱਡੀ ਜੋੜ (Ball-Socket Joint)।

ਲੋੜੀਂਦਾ ਸਮਾਨ: ਦੋ ਪਲਾਸਟਿਕ ਦੀਆਂ ਅਲੱਗ-ਅਲੱਗ ਅਕਾਰ ਦੀਆਂ ਗੈਂਦਾਂ, ਪੈਨਸਿਲਾਂ, ਕਟਰ।

ਕਿਰਿਆ 7: ਕਬਜ਼ੇਦਾਰ ਜੋੜ (Hinge Joint)।

ਲੋੜੀਂਦਾ ਸਮਾਨ: ਦੋ ਅਲੱਗ-ਅਲੱਗ ਅਕਾਰ ਦੇ ਗੱਤੇ ਜਾਂ ਪਲਾਸਟਿਕ ਦੇ ਪਾਇਪ, ਪੈਨਸਿਲ।

ਕਿਰਿਆ 8: ਪ੍ਰਕਾਸ਼ ਹਮੇਸ਼ਾ ਸਰਲ ਰੇਖਾ ਵਿੱਚ ਚਲਦਾ ਹੈ ਅਤੇ ਪ੍ਰਛਾਵੇਂ ਦਾ ਬਣਨਾ।

ਲੋੜੀਂਦਾ ਸਮਾਨ: ਪਾਈਪ ਦੇ ਦੋ ਛੋਟੇ ਟੁਕੜੇ (ਇੱਕ ਸਿੱਧਾ ਤੇ ਇੱਕ ਮੁੜਿਆ ਹੋਇਆ) , ਮੋਮਬੱਤੀ, ਮਾਚਿਸ, ਟਾਰਚ, ਪਰਦਾ।

ਕਿਰਿਆ 9: ਸੂਈ ਛੇਕ ਕੈਮਰੇ (Pin Hole Camera) ਰਾਹੀਂ ਪ੍ਰਤੀਬਿੰਬ ਬਣਾਉਣਾ।

ਲੋੜੀਂਦਾ ਸਮਾਨ: ਗੱਤਾ ਜਾਂ ਮੋਟਾ ਚਾਰਟ, ਕਾਲਾ ਪੇਪਰ, ਬਟਰ ਪੇਪਰ।

**ਕਿਰਿਆ 10:** ਸਮਤਲ ਦਰਪਣ ਤੋਂ ਪ੍ਰਕਾਸ਼ ਦਾ ਪਰਾਵਰਤਨ।

ਲੋੜੀਂਦਾ ਸਮਾਨ: ਵੱਡੀ ਥਰਮੋਕੋਲ ਦੀ ਸ਼ੀਟ, ਕੰਘੀ, ਸਮਤਲ ਦਰਪਣ, ਕਾਗਜ਼ ਦੀ ਰੰਗੀਨ ਸ਼ੀਟ, ਟਾਰਚ।

**ਕਿਰਿਆ 11:** ਬੱਦਲ ਕਿਸ ਤਰ੍ਹਾਂ ਬਣਦੇ ਹਨ?

ਲੋੜੀਂਦਾ ਸਮਾਨ: ਪਾਣੀ ਨਾਲ ਅੱਧਾ ਭਰਿਆ ਗਿਲਾਸ, ਬਰਫ

**ਕਿਰਿਆ 12:** ਫਿਰਕੀ ਬਣਾਉਣਾ।

ਲੋੜੀਂਦਾ ਸਮਾਨ: ਕਾਗਜ਼ ਦੇ ਟੁੱਕੜੇ, ਗੂੰਦ, ਡੰਡੀ, ਵਾਯੂ ਸੂਚਕ।

**ਕਿਰਿਆ 13:** ਹਵਾ ਸਾਡੇ ਚਾਰੇ ਪਾਸੇ ਹਰ ਜਗ੍ਹਾ ਮੌਜੂਦ ਹੈ।

ਲੋੜੀਂਦਾ ਸਮਾਨ: ਬਾਲਟੀ, ਖਾਲੀ ਬੋਤਲ, ਪਾਣੀ।

**ਕਿਰਿਆ 14:** ਹਵਾ ਵਿੱਚ ਆਕਸੀਜਨ ਹੈ।

ਲੋੜੀਂਦਾ ਸਮਾਨ: ਦੋ ਬਰਾਬਰ ਅਕਾਰ ਦੀਆਂ ਮੌਮਬੱਤੀਆਂ, ਦੋ ਘੱਟ ਛੂੰਘੇ ਬਰਤਨ, ਵੱਖ-ਵੱਖ ਅਕਾਰ ਦੇ ਦੋ ਗਲਾਸ, ਪਾਣੀ, ਮਾਚਿਸ।

**ਕਿਰਿਆ 15:** ਪਾਣੀ ਵਿੱਚ ਹਵਾ ਮੌਜੂਦ ਹੁੰਦੀ ਹੈ।

ਲੋੜੀਂਦਾ ਸਮਾਨ: ਬਰਤਨ, ਤਿਪਾਹੀ ਸਟੈਂਡ, ਬਰਨਰ।

**ਕਿਰਿਆ 16:** ਵਰਮੀ ਕੰਪਸਟ (ਗੰਡੋਆ ਖਾਦ) ਤਿਆਰ ਕਰਨਾ।

ਲੋੜੀਂਦਾ ਸਮਾਨ: ਗੰਡੋਏ, ਸਾਫ਼ ਸੁਖਰਾ ਮਿੱਟੀ ਵਾਲਾ ਸਬਾਨ, ਸਬਜ਼ੀਆਂ ਅਤੇ ਫਲਾਂ ਦੇ ਵਿਅਰਥ ਛਿੱਲੜ, ਪਾਣੀ, ਰੇਤ ਅਤੇ ਗੋਬਰ।

**ਨੋਟ :-** ਸਮੂਹ ਸਾਇੰਸ ਅਧਿਆਪਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਵਿਦਿਆਰਥੀਆਂ ਲਈ ਅਲੱਗ ਤੋਂ ਕੋਈ ਵੀ ਪ੍ਰੈਕਟੀਕਲ ਨੋਟ ਬੁੱਕ ਆਦਿ ਨਾ ਲਗਾਈ ਜਾਵੇ ਅਤੇ ਪ੍ਰੈਕਟੀਕਲ/ਕਿਰਿਆਵਾਂ ਨੂੰ ਪਾਠ-ਕ੍ਰਮ ਦੇ ਨਾਲ ਨਾਲ ਕਰਵਾਈਆਂ ਜਾਣ ਅਤੇ ਵਿਦਿਆਰਥੀਆਂ ਦੁਆਰਾ ਇਹਨਾਂ ਕਿਰਿਆਵਾਂ ਨੂੰ ਸਧਾਰਨ ਨੋਟ ਬੁੱਕ ਵਿੱਚ ਹੀ ਲਿਖ ਲਿਆ ਜਾਵੇ।



ਸ਼੍ਰੋਣੀ ਸੱਤਵੀ  
V. ਵਿਗਿਆਨ

(ਪਾਠਕ੍ਰਮ)

**1. ਪੌਦਿਆਂ ਵਿੱਚ ਪੌਸ਼ਣ (Nutrition Plants) :-**

ਪੌਦਿਆਂ ਵਿੱਚ ਪੌਸ਼ਣ ਦੇ ਤਰੀਕੇ, ਪ੍ਰਕਾਸ਼ ਸੰਸਲੇਸ਼ਣ, ਪੌਦਿਆਂ ਵਿੱਚ ਭੋਜਨ ਬਣਾਉਣ ਦੀ ਵਿਧੀ, ਪੌਦਿਆਂ ਵਿੱਚ ਪੌਸ਼ਣ ਦੇ ਹੋਰ ਤਰੀਕੇ ਜਿਵੇਂ ਸਵੈਪੋਸ਼ੀ, ਪਰਪੋਸ਼ੀ, ਸੈਪਰੋਟਰੋਫਿਕ ਪੌਸ਼ਣ, ਕਾਰਬਨ ਡਾਈਅਕਸਾਈਡ ਗੈਸ ਪ੍ਰਕਾਸ਼ ਸੰਸਲੇਸ਼ਣ ਸਮੇਂ ਪੈਦਾ ਹੁੰਦੀ ਹੈ ਆਦਿ।

**2. ਜੀਵਾਂ ਵਿੱਚ ਪੌਸ਼ਣ (Nutrition in Animals) :-**

ਭੋਜਨ ਪ੍ਰਾਪਤ ਕਰਨ ਦੇ ਵੱਖ-ਵੱਖ ਤਰੀਕੇ, ਮਨੁੱਖ ਵਿੱਚ ਪਾਚਨ ਪ੍ਰਣਾਲੀ ਦੀ ਵਿਧੀ ਚਿੱਤਰ ਸਮੇਤ, ਵੱਖ-ਵੱਖ ਤਰ੍ਹਾਂ ਦੇ ਦੰਦ, ਦੰਦਾਂ ਦੀ ਤਰਤੀਬ ਚਿੱਤਰ ਸਮੇਤ, ਪਾਚਨ ਪ੍ਰਣਾਲੀ ਦੇ ਅੰਗਾਂ ਦਾ ਵਰਣਨ, ਘਾਹ-ਖਾਣ ਵਾਲੇ ਜੰਤੂਆਂ ਵਿੱਚ ਪਾਚਨ ਕਿਵੇਂ ਹੁੰਦਾ ਹੈ, ਅਮੀਬਾ ਵਿੱਚ ਪਾਚਨ ਕਿਵੇਂ ਹੁੰਦਾ ਹੈ ਤੇ ਖਾਣ ਦੀ ਵਿਧੀ ਆਦਿ।

**3. ਤੰਤੂਆਂ ਸੰਬੰਧੀ (Fibre to Fabric):-**

ਜੀਵ ਤੰਤੂ-ਉਨ ਤੇ ਸਿਲਕ ਕਿਬੋਂ ਕਿਬੋਂ ਮਿਲਦੀ ਹੈ, ਜਾਨਵਰ ਜਿੰਨ੍ਹਾਂ ਤੋਂ ਰੇਸ਼ਮ ਤੇ ਸਿਲਕ ਪ੍ਰਾਪਤ ਹੁੰਦੀ ਹੈ, ਉਨੀਂ ਤੰਤੂ, ਭਾਰਤੀ ਭੇਡਾਂ ਦੀਆਂ ਕੁਝ ਉਤੱਤ ਕਿਸਮਾਂ ਦਾ ਚਾਰਟ, ਰੇਸ਼ਮੀ ਪ੍ਰਾਪਤ ਕਰਨ ਦੀ ਵਿਧੀ (Life History), ਕਿਥੋਂ ਰੇਸ਼ਮ ਦੀ ਪ੍ਰਾਪਤੀ ਆਦਿ।

**4. ਤਾਪ (Heat) :-**

ਗਰਮ ਅਤੇ ਫੰਡੀਆਂ ਵਸਤੂਆਂ, ਡਾਕਟਰੀ ਥਰਮਾਮੀਟਰ, ਤਾਪਮਾਨ ਮਾਪਣਾ ਲਈ ਵੱਖ ਵੱਖ ਵਿਧੀਆਂ, ਥਰਮਾਮੀਟਰ ਨੂੰ ਕਿਵੇਂ ਪੜ੍ਹਣਾ, ਕੁਝ ਆਦਮੀਆਂ ਦੇ ਸਰੀਰ ਦਾ ਤਾਪਮਾਨ ਮਾਪਣ ਸੰਬੰਧੀ ਚਾਰਟ, ਪ੍ਰਯੋਗਸ਼ਾਲਾ ਥਰਮਾਮੀਟਰ, ਤਾਪ ਦੀ ਤਬਦੀਲੀ, ਗਰਮੀਆਂ ਅਤੇ ਸਰਦੀਆਂ ਵਿੱਚ ਕੱਪੜਿਆਂ ਦੀਆਂ ਕਿਸਮਾਂ ਜੋ ਅਸੀਂ ਪਹਿਣਨ ਦੇ ਹਾਂ, ਉਨੀਂ ਕੱਪੜਿਆਂ ਸੰਬੰਧੀ ਜੋ ਸਾਨੂੰ ਗਰਮ ਰੱਖਦੇ ਹਨ।

## **5. ਤੇਜ਼ਾਬਾਂ, ਖਾਰਾਂ ਅਤੇ ਲੂਣ (Acids, Bases and Salts) :-**

ਤੇਜ਼ਾਬ ਅਤੇ ਖਾਰਾ, ਕੁਦਰਤੀ ਇੰਨਡੀਕੇਟਰ ਲਿਟਸ ਇੱਕ ਕੁਦਰਤੀ ਡਾਈ, ਟਰਮੈਰਿਕ ਅਤੇ ਚਾਈਨਾ ਰੋਜ਼ ਇੰਨਡੀਕੇਟਰ, ਉਦਾਸੀਨਤਾ, ਰੋਜਾਨਾ ਜੀਵਨ ਵਿੱਚ ਉਦਾਸੀਨਤਾ, ਕਾਰਖਾਨਿਆਂ ਵੀ ਰਹਿੰਦ-ਖੂੰਦਾ।

## **6. ਭੌਤਿਕ ਅਤੇ ਰਸਾਇਣਕ ਪਰਿਵਰਤਨ (Physical and Chemical Changes) :-**

ਭੌਤਿਕ ਪਰਿਵਰਤਨ, ਰਸਾਇਣਕ ਪਰਿਵਰਤਨ, ਲੋਹੇ ਨੂੰ ਜੰਗ ਲੱਗਣਾ, ਰਵੇ ਬਣਾਉਣਾ।

## **7. ਮੌਸਮ, ਵਾਤਾਵਰਨ, ਜੀਵਾਂ ਦੀ ਵਾਤਾਵਰਨ ਸੰਬੰਧੀ (Wealthes, Climate and Adaptations of Animals to Climate) :-**

ਮੌਸਮ, ਮੌਸਮ ਸੰਬੰਧੀ ਜਾਣਕਾਰੀ ਇੱਕਠੀ ਕਰਨੀ ਤੇ ਚਾਰਟ ਦੇ ਰੂਪ ਵਿੱਚ ਲਿਖਣਾ, ਜੰਮ੍ਹ ਅਤੇ ਕਸ਼ਮੀਰ ਤੇ ਕੈਰਲਾ ਦੇ ਮੌਸਮ ਦਾ ਚਾਰਟ, ਟਰਾਪੀਕਲ ਵੱਖਾ ਵਾਲੇ ਜੰਗਲ।

## **8. ਹਵਾਵਾਂ, ਤੁਫਾਨਾਂ ਅਤੇ ਭੁਚਾਲਾਂ ਦਾ ਆਉਣਾ (Winds, storms And Cyclones) :-**

ਹਵਾ ਦਾ ਦੁਬਾਅ, ਤੇਜ਼ ਚੱਲਣ ਵਾਲੀਆਂ ਹਵਾਵਾਂ, ਘੱਟ ਹਵਾ ਦੇ ਦੁਬਾਉ ਨਾਲ ਚੱਲਦੀਆਂ ਹਨ, ਗਰਮ ਕਰਨ ਨਾਲ ਹਵਾਵਾਂ ਫੈਲਦੀਆਂ ਹਨ, ਧਰਤੀ ਉੱਤੇ ਨਾ ਗਰਮ ਹਵਾਵਾਂ ਕਾਰਨ ਹਵਾ ਕੰਟ ਦਾ ਪੈਦਾ ਹੋਣਾ, ਤੁਫਾਨਾਂ ਅਤੇ ਭੁਚਾਲਾਂ ਦਾ ਆਉਣਾ, ਭਚਾਲਾਂ ਕਾਰਨ ਤਬਾਹੀ, ਕੁਝ ਜ਼ਰੂਰੀ ਬਚਣ ਦੇ ਤਰੀਕੇ।

## **9. ਮਿੱਟੀ (Soil) :-**

ਮਿੱਟੀ ਦੇ ਜੀਵਨ ਨਾਲ ਤਾਲਮੇਲ, ਮਿੱਟੀ ਦਾ ਅਯੋਜਨ, ਮਿੱਟੀ ਦੀਆਂ ਕਿਸਮਾਂ, ਮਿੱਟੀ ਦੇ ਗੁਣ, ਮਿੱਟੀ ਵਿੱਚ ਪਾਣੀ ਦਾ ਹੋਣਾ, ਮਿੱਟੀ ਦੁਆਰਾ ਪਾਣੀ ਦਾ ਚੁਸਣਾ, ਵਿੱਟੀ ਅਤੇ ਫਸਲਾਂ।

## **10. ਜੀਵਾਂ ਦੁਆਰਾ ਸਾਹ ਲੈਣਾ (Respiration in Animals) :-**

ਅਸੀਂ ਕਿਉਂ ਸਾਹ ਲੈਂਦੇ ਹਾਂ, ਸਾਹ ਕਿਰਿਆ, ਅਸੀਂ ਕਿਵੇਂ ਸਾਹ ਲੈਂਦੇ ਹਾਂ, ਸਾਹ ਪ੍ਰਦਾਲੀ ਦੇ ਅੰਗਾਂ ਦਾ ਚਿੱਤਰ, ਸਾਹ ਕਿਰਿਆ ਦੀ ਵਿਧੀ, ਦੂਜੇ ਜੰਤੂਆਂ ਵਿੱਚ ਸਾਹ ਲੈਣਾ/ਪਾਣੀ ਅੰਦਰ ਕਿਵੇਂ ਸਾਹ ਲਿਆ ਜਾਂਦਾ ਹੈ, ਨੀ ਪੌਂਦੇ ਵੀ ਸਾਹ ਲੈਂਦੇ ਹਨ।

## **11. ਜਾਨਵਰਾਂ ਅਤੇ ਪੌਦਿਆਂ ਵਿੱਚ ਸੰਚਾਰ (Transportation in Animals and Plants) :-**

ਖੂੰਨ ਦੇ ਦੌੜ ਦਾ ਸਿਸਟਮ, ਦਿਲ, ਦਿਲ ਦੀ ਬਣਤਰ ਚਿੱਤਰ ਸਮੇਤ, ਦਿਲ ਬੀਟ ਅਤੇ ਪਲਸਰੇਟ ਚਾਰਟ, ਮਲ ਤਿਆਗ ਪ੍ਰਣਾਲੀ ਦਾ ਚਿੱਤਰ ਤੇ ਵੱਖ ਵੰਖ ਭਾਗਾਂ ਦਾ ਵਰਣਨ, ਪਾਣੀ ਅਤੇ ਲੂਣ ਦਾ ਪੌਦਿਆਂ ਵਿੱਚ ਕਿਵੇਂ ਵਹਾਂ ਹੁੰਦਾ ਹੈ, ਵਾਸਪਉਤਸਰਜਨ ਕਿਵੇਂ ਹੁੰਦਾ ਹੈ।

**12. ਪੌਦਿਆਂ ਵਿੱਚ ਵਾਧਾ ਤੇ ਜਣਨ ਕਿਰਿਆਂ (Reproduction in Plants) :-**

ਜਣਨ ਕਿਰਿਆ ਦੇ ਢੰਗ, ਅਲਿੰਗੀ ਜਣਨ ਕਿਰਿਆ, ਪ੍ਰਜਣਨ ਕਿਰਿਆ ਪੌਦਿਆਂ ਵਿੱਚ, ਸਪੋਰ ਦਾ ਬਣਨਾ, ਛੁੱਲ ਦੇ ਵੱਖ ਵੱਖ ਭਾਗਾਂ ਦਾ ਵਰਣਨ ਚਿੱਤਰ ਸਮੇਤ, ਪਰਾਗਣ ਦੇ ਢੰਗ, ਫਲ ਅਤੇ ਬੀਜਾਂ ਦਾ ਬਾਣਨਾ, ਬੀਜਾਂ ਦਾ ਬਿਖਰਨਾ।

**13. ਗਤੀ ਅਤੇ ਸਮਾਂ (Motion and Time) :-**

ਚਾਲ, ਸਮਾਂ ਦਾ ਮਾਪ, ਸਧਾਰਨ ਪੈਡੂਲਮ, ਸਮਾਂ ਅਤੇ ਚਾਲ ਦੀਆਂ ਇਕਾਈਆਂ, ਚਾਲ ਦਾ ਮਾਪ, ਦੂਰੀ-ਸਮਾਂ ਗਰਾਫ।

**14. ਬਿਜਲੀ ਕਰੰਟ ਅਤੇ ਇਸ ਦੇ ਪ੍ਰਭਾਵ (Electric Current and its effects) :-**

ਕੁਝ ਬਿਜਲੀ ਸਰਕਟ ਕਮਪੋਨੈਂਟ ਲਈ ਸੰਕੇਤ, ਬਿਜਲੀ ਕਰੰਟ ਲਈ ਹੀਟਿੰਗ ਅਤੇ, ਟਿਊਬ ਲਾਈਟ ਅਤੇ CFL's, ਬਿਜਲੀ ਕਰੰਟ ਦਾ ਚੁਬੰਕੀ ਪ੍ਰਭਾਵ, ਇਲੈਕਟਰੋਮੈਗਨਿਟ, ਬਿਜਲੀ ਘੈਟੀ।

**15. ਪ੍ਰਕਾਸ਼ (Light) :-**

ਪ੍ਰਕਾਸ਼ ਸਿਧੀਂ ਰੇਖਾਵਾਂ ਵਿੱਚ ਚੱਲਦਾ ਹੈ, ਪ੍ਰਕਾਸ਼ ਦਾ ਪਰਾਵਰਤਨ ਲੈਨਜ਼ ਦੁਆਰਾ ਪ੍ਰਤੀਬਿੰਬਾਂ ਦਾ ਬਣਨਾ, ਸੂਰਜੀ ਰੋਸ਼ਨੀ, ਚਿੱਟੀ ਜਾਂ ਰੰਗਦਾਰ।

**16. ਪਾਣੀ ਇੱਕ ਕੀਮਤੀ ਸਾਧਨ (Water a Precious Resource) :-**

ਕਿੰਨਾ ਪਾਣੀ ਮਿਲਦਾ ਹੈ, ਪਾਣੀ ਦੀਆਂ ਕਿਸਮਾਂ, ਧਰਤੀ ਦਾ ਪਾਣੀ, ਇੱਕ ਪਾਣੀ ਦਾ ਜ਼ਰੂਰੀ ਸਰੋਤ, ਪਾਣੀ ਦਾ ਟੇਬਲ ਦਾ ਖਤਰਾ ਹੋਣਾ, ਆਬਾਦੀ ਦਾ ਵੱਧਣਾ, ਉਦਯੋਗਾਂ ਦਾ ਵੱਧਣਾ, ਖੇਤੀਬਾੜੀ ਦਾ ਸਾਧਨ, ਪਾਣੀ ਦੀ ਸੰਭਾਲ, ਪਾਣੀ ਦੀ ਵੰਡ, ਪੌਦਿਆਂ ਤੇ ਪਾਣੀ ਦੀ ਆਟ ਦਾ ਅਸਰ।

**17. ਜੰਗਲ, ਸਾਡੀ ਜਿੰਦਗੀ ਦੀ ਰੇਖਾ (Forests, Our Life line) :-**

ਜੰਗਲ ਦੀ ਸੈਰ,  $\text{CO}_2$  ਅਤੇ  $\text{O}_2$  ਦਾ ਚੱਕਰ।

## 18. ਵਾਯੂ ਪਾਣੀ ਦੀ ਕਹਾਣੀ (Loaste water story) :-

ਪਾਣੀ, ਸਾਡੀ ਜਿੰਦਗੀ ਦਾ ਹਿੱਸਾ, ਸੀਵਰਜ ਕੀ ਹੈ, ਗੰਦੇ ਪਾਣੀ ਲਈ ਸਰਵੇਈ ਕਰਨਾ, ਗੰਦੇ ਪਾਣੀ ਨੂੰ ਸਾਫ਼ ਕਰਨ ਦੀ ਵਿਧੀ, ਵਾਯੂ ਪਾਣੀ ਟਰੀਮੈਂਟ ਪਲਾਂਟ, ਘਰ ਨੂੰ ਠੀਕ ਰੱਖਣ ਦੇ ਤਰੀਕੇ, ਸੈਨੀਟੇਸ਼ਨ ਅਤੇ ਬਿਮਾਰੀਆਂ, ਗੰਦੇ ਪਾਣੀ ਦੇ ਨਿਕਾਸ ਦਾ ਹੋਰ ਤਰੀਕਾ।

### SA – 1 (ਕਿਰਿਆਵਾਂ ਦੀ ਸੂਚੀ)

ਕਿਰਿਆ 1 : ਪ੍ਰਕਾਸ਼ ਸੰਸਲੇਸ਼ਣ ਕਿਰਿਆ ਦਾ ਅਧਿਐਨ।

ਲੋੜੀਂਦਾ ਸਮਾਨ: ਇੱਕ ਹੀ ਕਿਸਮ ਦੇ ਪੌਦਿਆਂ ਵਾਲੇ ਦੋ ਗਮਲੇ, ਆਇਓਡੀਨ ਦਾ ਘੋਲ, ਲਾਲ/ਪੀਲੇ/ਭੂਰੇ ਰੰਗ ਦੇ ਪੱਤੇ ਆਦਿ।

ਕਿਰਿਆ 2 : ਮ੍ਰਿਤ-ਜੀਵੀ ਪੋਸ਼ਣ ਦਾ ਅਧਿਐਨ।

ਲੋੜੀਂਦਾ ਸਮਾਨ: ਬਰੈੱਡ (ਡਬਲਰੋਟੀ), ਵਡਦਰਸ਼ੀ ਲੈਨਜ਼/ਸੁਖਮਦਰਸ਼ੀ ਆਦਿ।

ਕਿਰਿਆ-3-: ਦੰਦਾਂ ਦੀਆਂ ਕਿਸਮਾਂ ਅਤੇ ਉਹਨਾਂ ਦੇ ਕਾਰਜ।

ਲੋੜੀਂਦਾ ਸਮਾਨ: ਦੰਦਾਂ ਦੀ ਵਿਵਸਥਾ ਨੂੰ ਦਰਸਾਉਂਦਾ ਮਾਡਲ, ਸਮਤਲ ਦਰਪਣ, ਸੇਬ ਜਾਂ ਰੋਟੀ ਦਾ ਟੁਕੜਾ ਆਦਿ।

ਕਿਰਿਆ 4 : ਸਟਾਰਚ ਤੇ ਲਾਰ ਦੇ ਅਸਰ ਦਾ ਅਧਿਐਨ ਕਰਨਾ ।

ਲੋੜੀਂਦਾ ਸਮਾਨ: ਉੱਬਲੇ ਹੋਏ ਚਾਵਲ, ਪਰਖਨਲੀਆਂ, ਆਇਓਡੀਨ ਘੋਲ, ਡਰਾਪਰ, ਪਾਣੀ।

ਕਿਰਿਆ 5 :ਜੀਭ ਉੱਤੇ ਸੁਆਦ ਦੇ ਵੱਖ-2 ਖੇਤਰਾਂ ਬਾਰੇ ਸਮਝਣਾ।

ਲੋੜੀਂਦਾ ਸਮਾਨ: ਚੀਨੀ ਦਾ ਘੋਲ, ਨਮਕ ਦਾ ਘੋਲ, ਨਿੰਬੂ ਦਾ ਘੋਲ, ਨਿੰਮ ਦੇ ਪੱਤਿਆਂ ਜਾਂ ਕਰੇਲੇ ਦਾ ਘੋਲ, ਟੁੱਥਪਿਕ।

ਕਿਰਿਆ 6 : ਕੁਦਰਤੀ ਅਤੇ ਬਣਾਉਟੀ ਰੇਸ਼ੇ।

ਲੋੜੀਂਦਾ ਸਮਾਨ: ਉੱਨ, ਕੁਦਰਤੀ ਰੇਸ਼ਮ, ਬਣਾਉਟੀ ਰੇਸ਼ਮ, ਸਪਿਰਟ ਲੈਪਂਪ ਆਦਿ।

ਕਿਰਿਆ 7 : ਵੱਖ-2 ਪਦਾਰਥਾਂ ਦਾ ਲਿਟਮਸ ਪੇਪਰ ਨਾਲ ਪ੍ਰੀਖਣ।

ਲੋੜੀਂਦਾ ਸਮਾਨ: ਨੀਲਾ ਅਤੇ ਲਾਲ ਲਿਟਮਸ ਪੇਪਰ / ਘੋਲ, ਡਰਾਪਰ, ਪਰਖ ਨਲੀ ਅਤੇ ਪ੍ਰੀਖਣ ਯੋਗ ਪਦਾਰਥ।

ਕਿਰਿਆ 8 : ਹਲਦੀ ਅਤੇ ਚਾਈਨਾ ਰੋਜ਼ ਦੇ ਛੁੱਲ ਦੀ ਕੁਦਰਤੀ ਸੂਚਕ ਦੇ ਰੂਪ ਵਿੱਚ ਵਰਤੋਂ ।

ਲੋੜੀਂਦਾ ਸਮਾਨ: ਹਲਦੀ ਪਾਊਡਰ, ਚਾਈਨਾ ਰੋਜ਼ ਦਾ ਛੁੱਲ, ਕਸ਼ੀਦਤ ਪਾਣੀ, ਬੀਕਰ, ਬਰਨਰ, ਬਲਾਟਿੰਗ ਪੇਪਰ ਅਤੇ ਪ੍ਰੀਖਣ ਯੋਗ ਪਦਾਰਥ।

ਕਿਰਿਆ 9 : ਸਕੂਲ ਦੀ ਪ੍ਰਯੋਗਸ਼ਾਲਾ ਵਿੱਚ ਉਪਲਬਧ ਰਸਾਇਣਾਂ ਨਾਲ ਕੁਦਰਤੀ ਸੂਚਕਾਂ ਦੀ ਵਰਤੋਂ ਕਰਨਾ।

ਲੋੜੀਂਦਾ ਸਮਾਨ: ਨੀਲਾ ਅਤੇ ਲਾਲ ਲਿਟਮਸ ਪੇਪਰ/ਘੋਲ, ਹਲਦੀ ਪੇਪਰ ਸੂਚਕ, ਚਾਈਨਾਰੋਜ਼ ਦੇ ਛੁੱਲਾਂ ਤੋਂ ਤਿਆਰ ਸੂਚਕ, ਡਰਾਪਰ, ਪਰਖ ਨਲੀਆਂ, ਪਰਖ ਨਲੀ ਸਟੈਂਡ, ਪਰਖ ਨਲੀ ਹੋਲਡਰ ਅਤੇ ਪ੍ਰਯੋਗਸ਼ਾਲਾ ਵਿੱਚ ਉਪਲਬਧ ਰਸਾਇਣ।

**ਕਿਰਿਆ 10 :** ਉਦਾਸੀਨੀਕਰਣ ਕਿਰਿਆ ਦਾ ਅਧਿਐਨ।

**ਲੋੜੀਂਦਾ ਸਮਾਨ:** ਪਰਖਨਲੀ, ਡਰਾਪਰ, ਹਾਈਡ੍ਰੋਕਲੋਰਿਕ ਐਸਿਡ, ਸੋਡੀਅਮ ਹਾਈਡ੍ਰੋਆਕਸਾਈਡ, ਫਿਨਾਲਫ਼ਲੀਨ ਆਦਿ।

**ਕਿਰਿਆ 11 :** ਸਾਹ ਲੈਣ ਦੀ ਵਿਧੀ ਨੂੰ ਸਮਝਣਾ।

**ਲੋੜੀਂਦਾ ਸਮਾਨ:** ਪਲਾਸਟਿਕ ਦੀ ਬੋਤਲ, 'Y' ਆਕਾਰ ਦੀ ਕੱਚ ਜਾਂ ਪਲਾਸਟਿਕ ਦੀ ਨਲੀ, ਗੁਬਾਰੇ, ਕਟਰ ਆਦਿ।

**ਕਿਰਿਆ 12 :** ਨਬਜ਼ ਅਤੇ ਦਿਲ ਦੀ ਧੜਕਨ ਦਾ ਅਧਿਐਨ।

**ਲੋੜੀਂਦਾ ਸਮਾਨ :** ਸਟਾਪ ਵਾਚ।

**ਕਿਰਿਆ 13 :** ਇੱਕ ਸਧਾਰਨ ਸਟੈਂਚੋਸਕੋਪ ਬਣਾਉਣਾ।

**ਲੋੜੀਂਦਾ ਸਮਾਨ:** ਕੀਫ਼, ਰਬੜ ਦੀ ਨਲੀ, ਗੁਬਾਰਾ, ਰਬੜਬੈਂਡ ਆਦਿ।

**ਕਿਰਿਆ 14 :** ਕੋਸ਼ਿਕਾਵਾਂ (cells) ਵਿੱਚ ਪਾਣੀ ਦਾ ਪਰਿਵਹਨ।

**ਲੋੜੀਂਦਾ ਸਮਾਨ:** ਆਲੂ, ਖੰਡ ਦਾ ਘੋਲ, ਪਿੰਨ, ਪਾਣੀ, ਬੀਕਰ ਆਦਿ।

**ਕਿਰਿਆ 15 :** ਪੌਦਿਆਂ ਦੇ ਵੱਖ-ਵੱਖ ਭਾਗਾਂ ਤੋਂ ਨਵੇਂ ਪੌਦੇ ਉਗਾਉਣ ਦੀ ਵਿਧੀ।

**ਲੋੜੀਂਦਾ ਸਮਾਨ:** ਚਾਕੂ, ਗੁਲਾਬ ਦਾ ਪੌਦਾ, ਆਲੂ, ਅਦਰਕ ਦਾ ਟੁੱਕੜਾ, ਗਮਲਾ, ਮਿੱਟੀ, ਪਾਣੀ ਆਦਿ।

**ਕਿਰਿਆ 16 :** ਪੁੰਕੇਸਰ ਅਤੇ ਇਸਤਰੀ ਕੇਸਰ ਦੇ ਵੱਖ-ਵੱਖ ਭਾਗਾਂ ਦਾ ਅਧਿਐਨ।

**ਲੋੜੀਂਦਾ ਸਮਾਨ:** ਸਰੂਂ, ਚਾਈਨਾ ਰੋਜ਼ ਜਾਂ ਪਿਟੂਨੀਆਂ ਦਾ ਛੁੱਲ, ਬਲੇਡ, ਡਾਈਸੈਕਟਿੰਗ ਮਾਈਕ੍ਰੋਸਕੋਪ ਆਦਿ।

**ਕਿਰਿਆ 17 :** ਇੱਕ ਪੈਂਡੂਲਮ ਬਣਾਉਣਾ ਅਤੇ ਇਸਦਾ ਆਵਰਤਕਾਲ ਪਤਾ ਕਰਨਾ।

**ਲੋੜੀਂਦਾ ਸਮਾਨ:** ਪਤਲਾ ਅਤੇ ਮਜ਼ਬੂਤ ਧਾਗਾ, ਧਾਤ ਦੀ ਛੋਟੀ ਗੋਲੀ, ਵਿਰਾਮ ਘੜੀ, ਸਟੈਂਡ ਆਦਿ।

**ਕਿਰਿਆ 18 :** ਡਰਸ਼ ਤੇ ਰਿੜਦੀ ਗੇਂਦ ਦੀ ਚਾਲ ਪਤਾ ਕਰਨਾ।

**ਲੋੜੀਂਦਾ ਸਮਾਨ:** ਚਾਕ, ਫੀਤਾ, ਘੜੀ ਜਾਂ ਸਟਾਪ ਵਾਚ, ਗੇਂਦ ਆਦਿ।

**ਕਿਰਿਆ 19 :** ਬਿਜਲੀ ਧਾਰਾ ਦਾ ਤਾਪਨ ਪ੍ਰਭਾਵ।

**ਲੋੜੀਂਦਾ ਸਮਾਨ:** ਸੈਲ, ਬਲਬ, ਤਾਂਬੇ ਦੀ ਤਾਰ, ਨਾਈਕ੍ਰੋਮ ਦੀ ਤਾਰ।

**ਕਿਰਿਆ 20 :** ਬਿਜਲੀ ਧਾਰਾ ਦਾ ਚੁੰਬਕੀ ਪ੍ਰਭਾਵ।

**ਲੋੜੀਂਦਾ ਸਮਾਨ:** ਖਾਲੀ ਮਾਚਸ ਦੀ ਡੱਬੀ, ਚਾਲਕ ਤਾਰ, ਚੁੰਬਕੀ ਕੰਪਾਸ, ਬਿਜਲਈ ਸੈਲ, ਬਲੱਬ, ਕੁੰਜੀ ਆਦਿ।

**ਕਿਰਿਆ 21 :** ਬਿਜਲੀ ਚੁੰਬਕ ਬਣਾਉਣਾ।

**ਲੋੜੀਂਦਾ ਸਮਾਨ:** ਬੈਟਰੀ ਜਾਂ ਸੈਲ, ਲੋਹੇ ਦਾ ਕਿੱਲ (6-10 ਸਮ), ਰੋਧਿਤ ਤਾਂਬੇ ਦੀ ਤਾਰ (ਲਗਭਗ 75 ਸਮ), ਲੋਹੇ ਦੀ ਪਿੰਨ।

## SA – 2                  (ਕਿਰਿਆਵਾਂ ਦੀ ਸੂਚੀ)

**ਕਿਰਿਆ 1:** ਤਾਪ ਦੀ ਸਾਪੇਖਤਾ (Specific Heat) ਦਾ ਅਧਿਐਨ ਕਰਨਾ।

**ਲੋੜੀਂਦਾ ਸਮਾਨ:** ਤਿੰਨ ਵੱਡੇ ਮੱਗ, ਠੰਡਾ ਪਾਣੀ, ਗਰਮ ਪਾਣੀ, ਸਧਾਰਨ ਪਾਣੀ।

**ਕਿਰਿਆ 2:** ਤਾਪ ਦੀ ਚਾਲਨ (Conduction) ਵਿਧੀ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਧਾਤ ਦੀ ਪੱਤੀ, ਮੇਖਾਂ, ਮੋਮਬੱਤੀ, ਮਾਚਿਸ।

**ਕਿਰਿਆ 3:** ਤਾਪ ਦੀ ਸੰਵਹਿਣ (Convection) ਅਤੇ ਵਿਕਿਰਣ (Radiation) ਵਿਧੀ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਗੋਲ ਥੱਲੇ ਵਾਲੀ ਫਲਾਸਕ ਜਾਂ ਬੀਕਰ, ਪਾਣੀ, ਤਿਪਾਈ, ਲੋਹੇ ਦੀ ਜਾਲੀ, ਮੋਮਬੱਤੀ, ਸਟਾਅ, ਪੋਟਾਸ਼ੀਅਮ ਪਰਸੈਂਗਾਨੇਟ ਅਤੇ ਮਾਚਿਸ।

**ਕਿਰਿਆ 4:** ਮੋਮਬੱਤੀ ਦੀ ਲਾਟ ਰਾਹੀਂ ਸੰਵਹਿਣ ਕਿਰਿਆ ਦਾ ਅਧਿਐਨ ਕਰਨਾ (ਜਲ ਸਮੀਰ ਥਲ ਸਮੀਰ ਕਿਰਿਆ)।

ਲੋੜੀਂਦਾ ਸਮਾਨ: ਮੋਮਬੱਤੀ, ਮਾਚਿਸ।

**ਕਿਰਿਆ 5:** ਹਲਕੇ ਰੰਗਾਂ ਦੇ ਮੁਕਾਬਲੇ ਗੂੜੇ ਰੰਗ ਜ਼ਿਆਦਾ ਤਾਪ ਸੋਖਦੇ ਹਨ।

ਲੋੜੀਂਦਾ ਸਮਾਨ: ਇੱਕ ਕਾਲੇ ਤਲੇ ਵਾਲਾ ਅਤੇ ਇੱਕ ਸਫੇਦ ਤਲੇ ਵਾਲਾ ਬਰਤਨ।

**ਕਿਰਿਆ 6:** ਮੈਗਨੀਸ਼ੀਅਮ ਰਿਬਨ ਨੂੰ ਜਲਾਉਣ 'ਤੇ ਵਾਪਰਨ ਵਾਲੀ ਕਿਰਿਆ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਮੈਗਨੀਸ਼ੀਅਮ ਰਿਬਨ, ਰੇਗਮਾਰ, ਚਿਮਟੀ, ਸਪਿਰਟ ਲੈੰਪ, ਮਾਚਿਸ, ਵਾਚ ਗਲਾਸ, ਪਾਣੀ, ਲਾਲ ਅਤੇ ਨੀਲਾ ਲਿਟਮਸ ਪੇਪਰ।

**ਕਿਰਿਆ 7:** ਵਿਸਥਾਪਨ ਕਿਰਿਆ (Displacement Reaction) ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਬੀਕਰ, ਪਰਖ ਨਲੀ, ਕੱਚ ਦੀ ਰਾਡ, ਕਾਪਰ ਸਲਫੇਟ, ਪਾਣੀ, ਕਿੱਲ ਜਾਂ ਬਲੇਡ।

**ਕਿਰਿਆ 8:** ਸਿਰਕਾ (Vinegar) ਅਤੇ ਮਿੱਠੇ ਸੋਡੇ (Baking Soda) ਵਿਚਕਾਰ ਹੋਣ ਵਾਲੀ ਕਿਰਿਆ ਦਾ ਅਧਿਐਨ ਕਰਨਾ।

ਲੋੜੀਂਦਾ ਸਮਾਨ: ਪਰਖ ਨਲੀਆਂ, ਰਬੜ ਸਟਾਪਰ (ਕਾਰਕ), ਨਿਕਾਸਨਲੀ, ਬੀਕਰ, ਮਿੱਠਾ ਸੋਡਾ, ਸਿਰਕਾ, ਚੂਨਾ, ਪਾਣੀ।

**ਕਿਰਿਆ 9:** ਕਾਪਰ ਸਲਫੇਟ ਦੇ ਰਵੇ (Crystals) ਬਣਾਉਣੇ।

ਲੋੜੀਂਦਾ ਸਮਾਨ: ਬੀਕਰ, ਡਰਾਪਰ, ਸਪਿਰਟ ਲੈੰਪ, ਤਿੰਨ ਲੱਤਾਂ ਵਾਲਾ ਸਟੈਂਡ, ਜਾਲੀ, ਮਾਚਿਸ, ਚਮਚ ਜਾਂ ਸਪੈਚੁਲਾ, ਕੱਚ ਦੀ ਰਾਡ, ਕੀਫ, ਚਾਈਨਾ ਡਿਸ, ਫਿਲਟਰ ਪੇਪਰ, ਸਲਫਿਊਰਿਕ ਐਸਿਡ, ਪਾਣੀ, ਕਾਪਰ ਸਲਫੇਟ।

**ਕਿਰਿਆ 10:** ਪੌਣ ਦਾ ਵੇਗ ਵਧਣ ਨਾਲ ਵਾਯੂ ਦਾ ਦਬਾਉ ਘੱਟ ਜਾਂਦਾ ਹੈ।

ਲੋੜੀਂਦਾ ਸਮਾਨ: ਧਾਗਾ, ਗੁਬਾਰੇ, ਮੋਟੀ ਤਾਰ ਜਾਂ ਸੋਟੀ।

**ਕਿਰਿਆ 11:** ਗਰਮ ਕਰਨ 'ਤੇ ਹਵਾ ਫੈਲਦੀ ਹੈ।

ਲੋੜੀਂਦਾ ਸਮਾਨ: ਪਰਖਨਲੀ, ਗੁਬਾਰੇ, ਟੇਪ, ਬੀਕਰ, ਪਾਣੀ, ਸਪਿਰਟ ਲੈੰਪ, ਬਰਫ।

**ਕਿਰਿਆ 12:** ਗਰਮ ਹਵਾ ਠੰਡੀ ਹਵਾ ਤੋਂ ਹਲਕੀ ਹੁੰਦੀ ਹੈ।

ਲੋੜੀਂਦਾ ਸਮਾਨ: ਕਾਗਜ਼ ਦੇ ਲਿਫਾਫੇ ਜਾਂ ਕੱਪ, ਧਾਗਾ, ਧਾਤ ਜਾਂ ਲੱਕੜ ਦੀ ਛੜ, ਮੋਮਬੱਤੀ, ਮਾਚਿਸ, ਸਟੈਂਡ।

**ਕਿਰਿਆ 13:** ਮਿੱਟੀ ਦਾ ਖਾਕਾ ਤਿਆਰ ਕਰਨਾ।

ਲੋੜੀਂਦਾ ਸਮਾਨ: ਕੱਚ ਦਾ ਗਿਲਾਸ ਜਾਂ ਬੋਤਲ, ਮਿੱਟੀ, ਪਾਣੀ

**ਕਿਰਿਆ 14 :** ਮਿੱਟੀ ਵਿੱਚ ਨਮੀ ਦਾ ਅਧਿਐਨ ਕਰਨਾ ਅਤੇ ਮਿੱਟੀ ਦੀ ਪਾਣੀ ਨੂੰ ਸੋਖਣ ਦਰ ਦਾ ਪਤਾ ਲਗਾਉਣਾ।

**ਲੋੜੀਦਾ ਸਮਾਨ:** ਪਰਖ ਨਲੀ, ਮਿੱਟੀ, ਟੈਸਟ ਟਿਊਬ ਸਟੈਂਡ, ਟੈਸਟ ਟਿਊਬ ਹੋਲਡਰ, ਮਾਚਿਸ, ਬਰਨਰ, ਬੀਕਰ, ਖੁਸ਼ਕ ਮਿੱਟੀ, ਫਿਲਟਰ ਪੇਪਰ, ਕੀਫ਼, ਡਰਾਪਰ, ਮਾਪਕ ਸਿਲੰਡਰ, ਸਟੈਂਡ।

**ਕਿਰਿਆ 15:** ਸਮਤਲ ਦਰਪਣ ਵਿੱਚ ਪ੍ਰਤੀਬਿੰਬ ਦੀ ਸਥਿਤੀ ਨਿਰਧਾਰਿਤ ਕਰਨਾ ਅਤੇ ਪ੍ਰਤੀਬਿੰਬ ਦਾ ਪਾਸੇਦਾਅ ਉਲਟਣਾ (Latral Inversion)।

**ਲੋੜੀਂਦਾ ਸਮਾਨ:** ਸ਼ਤਰੰਜ ਦਾ ਇੱਕ ਬੋਰਡ (ਚੈਂਸ ਬੋਰਡ) / ਚਾਰਟ ਪੇਪਰ, ਪੈਨਸਿਲ, ਸਕੈਂਚ ਕਲਰ, ਸਕੇਲ

**ਕਿਰਿਆ 16:** ਅਵਤਲ ਅਤੇ ਉੱਤਲ ਦਰਪਣ ਦੁਆਰਾ ਪ੍ਰਤੀਬਿੰਬ ਬਣਾਉਣਾ।

**ਲੋੜੀਦਾ ਸਮਾਨ:** ਕਾਗਜ ਦੀ ਸ਼ੀਟ, ਅਵਤਲ ਦਰਪਣ, ਉੱਤਲ ਦਰਪਣ, ਦਰਪਣ ਹੋਲਡਰ, ਨਵਾਂ ਚਮਚ, ਮੋਮਬੱਤੀ।

**ਕਿਰਿਆ 17:** ਉੱਤਲ ਲੈਨਜ਼ ਅਤੇ ਅਵਤਲ ਲੈਨਜ਼ ਦੁਆਰਾ ਸੂਰਜ ਦੇ ਪ੍ਰਤੀਬਿੰਬਾਂ ਦਾ ਅਧਿਐਨ ਕਰਨਾ।

**ਲੋੜੀਦਾ ਸਮਾਨ:** ਕਾਗਜ ਦੀ ਸ਼ੀਟ, ਅਵਤਲ ਲੈਨਜ਼, ਉੱਤਲ ਲੈਨਜ਼, ਲੈਨਜ਼ ਹੋਲਡਰ, ਮੋਮਬੱਤੀ।

**ਕਿਰਿਆ 18:** ਸਫੈਦ ਪ੍ਰਕਾਸ਼ ਵੱਖ-ਵੱਖ ਰੰਗਾਂ ਦਾ ਮਿਸ਼ਨ ਹੈ ਅਤੇ ਨਿਊਟਨ ਡਿਸਕ।

**ਲੋੜੀਦਾ ਸਮਾਨ:** ਕਾਗਜ ਦੀ ਸ਼ੀਟ, ਪ੍ਰਿਜ਼ਮ, ਪ੍ਰਕਾਸ਼ ਦਾ ਸੋਮਾ, ਨਿਊਟਨ ਡਿਸਕ।

**ਨੋਟ :-** ਸਮੂਹ ਸਾਇੰਸ ਅਧਿਆਪਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਵਿਦਿਆਰਥੀਆਂ ਲਈ ਅਲੱਗ ਤੌਂ ਕੋਈ ਵੀ ਪ੍ਰੈਕਟੀਕਲ ਨੋਟ ਬੁੱਕ ਆਦਿ ਨਾ ਲਗਾਈ ਜਾਵੇ ਅਤੇ ਪ੍ਰੈਕਟੀਕਲ/ਕਿਰਿਆਵਾਂ ਨੂੰ ਪਾਠ-ਕ੍ਰਮ ਦੇ ਨਾਲ ਨਾਲ ਕਰਵਾਈਆਂ ਜਾਣ ਅਤੇ ਵਿਦਿਆਰਥੀਆਂ ਦੁਆਰਾ ਇਹਨਾਂ ਕਿਰਿਆਵਾਂ ਨੂੰ ਸਧਾਰਨ ਨੋਟ ਬੁੱਕ ਵਿੱਚ ਹੀ ਲਿਖ ਲਿਆ ਜਾਵੇ।